

ਗਉੜੀ ਮਹਲਾ ੫ ॥

Gauree, Fifth Mehl:

ਰਾਮ ਰੰਗੁ ਕਦੇ ਉਤਰਿ ਨ ਜਾਇ ॥

The Lord's Love shall never leave or depart.

ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥

They alone understand, unto whom the Perfect Guru gives it. ||1||

ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥

One whose mind is attuned to the Lord's Love is true.

ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥

The Love of the Beloved, the Architect of Destiny, is perfect. ||1||Pause||

ਸੰਤਹ ਸੰਗਿ ਬੈਸਿ ਗੁਨ ਗਾਇ ॥

Sitting in the Society of the Saints, sing the Glorious Praises of the Lord.

ਤਾ ਕਾ ਰੰਗੁ ਨ ਉਤਰੈ ਜਾਇ ॥੨॥

The color of His Love shall never fade away. ||2||

ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥

Without meditating in remembrance on the Lord, peace is not found.

ਆਨ ਰੰਗ ਫੀਕੇ ਸਭ ਮਾਇਆ ॥੩॥

All the other loves and tastes of Maya are bland and insipid. ||3||

ਗੁਰਿ ਰੰਗੇ ਸੇ ਭਏ ਨਿਹਾਲ ॥

Those who are imbued with love by the Guru become happy.

ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥

Says Nanak, the Guru has become merciful to them. ||4||72||141||